

ਸੂਹੀ ਮਹਲਾ ੫ ॥

Soohee, Fifth Mehl:

ਦਰਸਨ ਕਉ ਲੋਚੈ ਸਭੁ ਕੋਈ ॥

Everyone longs for the Blessed Vision of the Lord's Darshan.

ਪੂਰੈ ਭਾਗਿ ਪਰਾਪਤਿ ਹੋਈ ॥ ਰਹਾਉ ॥

By perfect destiny, it is obtained. ||Pause||

ਸਿਆਮ ਸੁੰਦਰ ਤਜਿ ਨੀਦ ਕਿਉ ਆਈ ॥

Forsaking the Beautiful Lord, how can they go to sleep?

ਮਹਾ ਮੋਹਨੀ ਦੁਤਾ ਲਾਈ ॥੧॥

The great enticer Maya has led them down the path of sin. ||1||

ਪ੍ਰੇਮ ਬਿਛੋਹਾ ਕਰਤ ਕਸਾਈ ॥

This butcher has separated them from the Beloved Lord.

ਨਿਰਦੈ ਜੰਤੁ ਤਿਸੁ ਦਇਆ ਨ ਪਾਈ ॥੨॥

This merciless one shows no mercy at all to the poor beings. ||2||

ਅਨਿਕ ਜਨਮ ਬੀਤੀਅਨ ਭਰਮਾਈ ॥

Countless lifetimes have passed away, wandering aimlessly.

ਘਰਿ ਵਾਸੁ ਨ ਦੇਵੈ ਦੁਤਰ ਮਾਈ ॥੩॥

The terrible, treacherous Maya does not even allow them to dwell in their own home. ||3||

ਦਿਨੁ ਰੈਨਿ ਅਪਨਾ ਕੀਆ ਪਾਈ ॥

Day and night, they receive the rewards of their own actions.

ਕਿਸੁ ਦੋਸੁ ਨ ਦੀਜੈ ਕਿਰਤੁ ਭਵਾਈ ॥੪॥

Don't blame anyone else; your own actions lead you astray. ||4||

ਸੁਣਿ ਸਾਜਨ ਸੰਤ ਜਨ ਭਾਈ ॥

Listen, O Friend, O Saint, O humble Sibling of Destiny:

ਚਰਣ ਸਰਣ ਨਾਨਕ ਗਤਿ ਪਾਈ ॥੫॥੩੪॥੪੦॥

in the Sanctuary of the Lord's Feet, Nanak has found Salvation. ||5||34||40||